

ਰਾਗੁ ਗਉੜੀ ਮਾਝ ਮਹਲਾ ੪ ॥

Raag Gauree Maajh, Fourth Mehl:

ਗੁਰਮੁਖਿ ਜਿੰਦੁ ਜਪਿ ਨਾਮੁ ਕਰੰਮਾ ॥

O my soul, as Gurmukh, do this deed: chant the Naam, the Name of the Lord.

ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥

Make that teaching your mother, that it may teach you to keep the Lord's Name in your mouth.

ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ ॥

Let contentment be your father; the Guru is the Primal Being, beyond birth or incarnation.

ਵਡਭਾਗੀ ਮਿਲੁ ਰਾਮਾ ॥੧॥

By great good fortune, you shall meet with the Lord. ||1||

ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥

I have met the Guru, the Yogi, the Primal Being; I am delighted with His Love.

ਗੁਰੁ ਹਰਿ ਰੰਗਿ ਰਤਤਾ ਸਦਾ ਨਿਰਬਾਣੀ ਜੀਉ ॥

The Guru is imbued with the Love of the Lord; He dwells forever in Nirvaanaa.

ਵਡਭਾਗੀ ਮਿਲੁ ਸੁਖੜ ਸੁਜਾਣੀ ਜੀਉ ॥

By great good fortune, I met the most accomplished and all-knowing Lord.

ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥੨॥

My mind and body are drenched in the Love of the Lord. ||2||

ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥

Come, O Saints - let's meet together and chant the Naam, the Name of the Lord.

ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥

In the Sangat, the Holy Congregation, let's earn the lasting profit of the Naam.

ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥

Let's serve the Saints, and drink in the Ambrosial Nectar.

ਮਿਲੁ ਪੂਰਬਿ ਲਿਖਿਅਤੇ ਧੁਰਿ ਕਰਮਾ ॥੩॥

By one's karma and pre-ordained destiny, they are met. ||3||

ਸਾਵਣਿ ਵਰਸੁ ਅੰਮ੍ਰਿਤਿ ਜਗੁ ਛਾਇਆ ਜੀਉ ॥

In the month of Saawan, the clouds of Ambrosial Nectar hang over the world.

ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥

The peacock of the mind chirps, and receives the Word of the Shabad, in its mouth;

ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥

the Ambrosial Nectar of the Lord rains down, and the Sovereign Lord King is met.

ਜਨ ਨਾਨਕ ਪ੍ਰੇਮਿ ਰਤੰਨਾ ॥੪॥੧॥੨੭॥੬੫॥

Servant Nanak is imbued with the Love of the Lord. ||4||1||27||65||